

ਯਾਕੂਬ ਦੀ ਪੱਤ੍ਰੀ

ਲੇਖਕ

ਇਸ ਪੱਤ੍ਰੀ ਦਾ ਲੇਖਕ ਯਾਕੂਬ ਹੈ (1:1), ਜੋ ਕਿ ਯਹੁਸ਼ਲਮ ਕਲੀਸਿਯਾ ਵਿੱਚ ਇੱਕ ਪ੍ਰਮੁੱਖ ਆਗੂ ਸੀ ਅਤੇ ਯਿਸੂ ਮਸੀਹ ਦਾ ਭਰਾ ਸੀ। ਯਾਕੂਬ ਯਿਸੂ ਮਸੀਹ ਦੇ ਕਈ ਭਰਾਵਾਂ ਵਿੱਚੋਂ ਇੱਕ ਸੀ, ਸ਼ਾਇਦ ਉਹ ਬਾਕੀ ਸਭ ਤੋਂ ਵੱਡਾ ਕਿਉਂਕਿ ਮੱਤੀ 13:55 ਵਿੱਚ ਦਿੱਤੀ ਗਈ ਸੂਚੀ ਵਿੱਚ ਉਸ ਦਾ ਨਾਮ ਸਭ ਤੋਂ ਪਹਿਲਾਂ ਆਉਂਦਾ ਹੈ। ਪਹਿਲਾਂ ਤਾਂ ਉਹ ਯਿਸੂ ਉਤੇ ਵਿਸ਼ਵਾਸ ਨਹੀਂ ਕਰਦਾ ਸੀ, ਇੱਥੋਂ ਤੱਕ ਕਿ ਉਸ ਨੇ ਯਿਸੂ ਨੂੰ ਚੁਣੌਤੀ ਵੀ ਦਿੱਤੀ ਅਤੇ ਉਸ ਦੇ ਮਿਸ਼ਨ ਨੂੰ ਗਲਤ ਸਮਝਿਆ (ਯੂਹੇਨਾ 7:25)। ਬਾਅਦ ਵਿੱਚ ਉਹ ਕਲੀਸਿਯਾ ਵਿੱਚ ਬਹੁਤ ਪ੍ਰਮੁੱਖ ਵਿਅਕਤੀ ਬਣ ਗਿਆ। ਯਿਸੂ ਆਪਣੇ ਜੀ ਉੱਠਣ ਤੋਂ ਬਾਅਦ ਜਿਨ੍ਹਾਂ ਚੁਣੇ ਹੋਏ ਵਿਅਕਤੀਆਂ ਦੇ ਸਾਹਮਣੇ ਪ੍ਰਗਟ ਹੋਇਆ, ਯਾਕੂਬ ਉਨ੍ਹਾਂ ਵਿੱਚੋਂ ਇੱਕ ਸੰਮੁਖ ਕੇ ਸੰਬੋਧਿਤ ਕਰਦਾ ਹੈ (ਗਲਾਤੀਆਂ 2:9)।

ਤਾਰੀਖ ਅਤੇ ਲਿਖਣ ਦਾ ਸਥਾਨ

ਇਹ ਪੱਤ੍ਰੀ ਲਗਭਗ 40-50 ਈ. ਦੇ ਵਿਚਕਾਰ ਲਿਖੀ ਗਈ।

50 ਈ. ਵਿੱਚ ਯਹੁਸ਼ਲਮ ਵਿੱਚ ਹੋਈ ਮਹਾਂਸਭਾ ਤੋਂ ਪਹਿਲਾਂ ਅਤੇ 70 ਈ. ਵਿੱਚ ਯਹੁਸ਼ਲਮ ਮੰਦਰ ਦੀ ਤਬਾਹੀ ਤੋਂ ਪਹਿਲਾਂ।

ਪ੍ਰਾਪਤ ਕਰਤਾ

ਜਿਆਦਾ ਸੰਭਾਵਨਾ ਇਹ ਹੈ ਕਿ ਇਸ ਪੱਤ੍ਰੀ ਦੇ ਪ੍ਰਾਪਤ ਕਰਤਾ ਯਹੂਦੀ ਵਿਸ਼ਵਾਸੀ ਸਨ, ਜੋ ਸਾਮਰਿਯਾ ਅਤੇ ਯਹੂਦੀਆ ਵਿੱਚ ਖਿੰਡੇ ਹੋਏ ਸਨ। ਫਿਰ ਵੀ, ਯਾਕੂਬ ਦੇ ਸੁਰੂਆਤੀ ਨਮਸਕਾਰ ਨੂੰ ਧਿਆਨ ਵਿੱਚ ਰੱਖਦੇ ਹੋਏ “ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ” ਇਹ ਸਥਾਨ ਯਾਕੂਬ ਦੇ ਮੂਲ ਪਾਠਕਾਂ ਦੇ ਪ੍ਰਤੀ ਜਿਆਦਾ ਮਜ਼ਬੂਤ ਸੰਭਾਵਨਾਵਾਂ ਪੈਦਾ ਕਰਦੇ ਹਨ।

ਉਦੇਸ਼

ਯਾਕੂਬ ਦੇ ਉਦੇਸ਼ ਨੂੰ ਵਿਆਪਕ ਤੌਰ ਤੇ ਸਮਝਣ ਲਈ ਸਾਨੂੰ ਯਾਕੂਬ 1:2-4 ਵੱਲ ਵੇਖਣਾ ਚਾਹੀਦਾ ਹੈ। ਆਪਣੇ ਸੁਰੂਆਤੀ ਸ਼ਬਦਾਂ ਵਿੱਚ ਯਾਕੂਬ ਆਪਣੇ

ਪਾਠਕਾਂ ਨੂੰ ਆਖਦਾ ਹੈ, “ਹੇ ਮੇਰੇ ਭਰਾਵੇ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੇਂ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ। ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ।” ਇਹ ਭਾਗ ਇਸ ਗੱਲ ਦਾ ਸੰਕੇਤ ਦਿੰਦਾ ਹੈ ਕਿ ਯਾਕੂਬ ਦੇ ਪਾਠਕ ਕਈ ਪ੍ਰਕਾਰ ਦੇ ਪਰਤਾਵਿਆਂ ਦਾ ਸਾਹਮਣਾ ਕਰ ਰਹੇ ਸਨ। ਯਾਕੂਬ ਆਪਣੇ ਪਾਠਕਾਂ ਨੂੰ ਪਰਮੇਸ਼ੁਰ ਤੋਂ ਬੁੱਧ ਮੰਗਣ ਦੀ ਬੁਲਾਹਟ ਦਿੰਦਾ ਹੈ (1:5) ਤਾਂ ਜੋ ਉਹ ਆਪਣੇ ਪਰਤਾਵਿਆਂ ਵਿੱਚ ਅਨੰਦ ਪ੍ਰਾਪਤ ਕਰ ਸਕਣ। ਯਾਕੂਬ ਦੇ ਪਾਠਕਾਂ ਵਿੱਚੋਂ ਕੁਝ ਸਨ, ਜੋ ਵਿਸ਼ਵਾਸ ਤੋਂ ਬਹੁਤ ਦੁਰ ਭਟਕ ਚੁੱਕੇ ਸਨ। ਯਾਕੂਬ ਉਨ੍ਹਾਂ ਨੂੰ ਸੰਸਾਰ ਨਾਲ ਮਿੱਤਰਤਾ ਰੱਖਣ ਦੇ ਵਿਰੁੱਧ ਚੇਤਾਵਨੀ ਦਿੰਦਾ ਹੈ (4:4), ਯਾਕੂਬ ਵਿਸ਼ਵਾਸੀਆਂ ਨੂੰ ਨਿਰਦੇਸ਼ ਦਿੰਦਾ ਹੈ ਕਿ ਉਹ ਆਪਣੇ ਆਪ ਨੂੰ ਨਿਮਰ ਕਰਨ ਤਾਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਉੱਚਾ ਚੁੱਕੇ। ਉਸ ਨੇ ਸਿਖਾਇਆ ਸੀ ਕਿ ਪਰਮੇਸ਼ੁਰ ਦੇ ਅੱਗੇ ਨਿਮਰਤਾ ਬੁੱਧ ਦਾ ਮਾਰਗ ਹੈ (4:8-10)।

ਵਿਸ਼ਾ-ਵਸਤੂ

ਸੱਚਾ ਵਿਸ਼ਵਾਸ

ਰੂਪ-ਰੇਖਾ

1. ਸੱਚੇ ਧਰਮ ਦੇ ਵਿਖੇ ਯਾਕੂਬ ਦੀਆਂ ਹਿਦਾਇਤਾਂ — 1:1-27
2. ਸੱਚਾ ਵਿਸ਼ਵਾਸ ਚੰਗੇ ਕੰਮਾਂ ਦੁਆਰਾ ਦਿਖਾਈ ਦਿੰਦਾ ਹੈ — 2:1-3:12
3. ਸਹੀ ਬੁੱਧ ਪਰਮੇਸ਼ੁਰ ਤੋਂ ਮਿਲਦੀ ਹੈ — 3:13-5:20

ਨਮਸਕਾਰ

¹ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ।

ਪ੍ਰੀਖਿਆਵਾਂ ਅਤੇ ਪਰਤਾਵੇ

² ਹੇ ਮੇਰੇ ਭਰਾਵੇ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੇਂ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ। ³ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ। ⁴ ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੇ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ। ⁵ ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੋ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ

ਬিনুং উলাংভে দে দিংদা হৈ জিহঢ়ে উস কোলে মংগাদে হন, তাং উহ নূঁ দিঁতি
জাবেগী। ৬ পর বিস্ফাম নাল মংগো, অতে কুশ ভৰম না করে, কিউঁ জে
ভৰম কৰন হালা সমুচ্চর দী লহিৰ ঘৰগা হৈ জিহঢ়ী হণ্ডা দে নাল
ঘৰদী অতে উছলদী হৈ। ৭ অজিহা মনুঁখ ইহ না সমঝে কি পুৰু দে কোলে
মেনুঁ কুশ মিলেগা। ৮ উহ দুচিংতা মনুঁখ হৈ অতে আপণীআং সারীআং গৱলাং
বিঁচ চঁচল হৈ। ৯ পর উহ ভৰা জিহঢ়া দীন হৈ, আপণী উঁচি পদবী উঁতে
অভমান করে, ১০ ইস লষ্টী যন্দান আপণী নীহী পদবী উঁতে অভমান
করে ইস লষ্টী জে উহ ঘাহ দে ঢুল হাংগু জাংদা রহেগা। ১১ কিউঁ জে সুৱজ
চক্ষুদিআং হী তেজ যুঁপ পেঁদা হৈ অতে ঘাহ নূঁ সুকা দিংদী হৈ অতে উহ দা ঢুল
বী শঙ্গ জাংদা হৈ অতে উহ দে রূপ দী সুন্দৰতা নস্থট হো জাংদা। ইসে তুৰুং
যন্দান বী আপণীআং চালাং বিঁচ কুমলা জাবেগা। ১২ যঁন হৈ উহ মনুঁখ
জিহঢ়া পৰতাও নূঁ সহি লেঁদা হৈ, কিউঁকি জে উহ খৰা নিঁকলিআ তাং উহ
নূঁ জীবন দা উহ মুকট পুাপত হোবেগা জিস দা পুৰু নে আপণে পিআৱ
কৰন হালিআং নাল হাঁটিদা কীতা হৈ। ১৩ জড়ে কৈৰী মনুঁখ পৰতাইআ
জাবে তাং উহ ইহ না আথে কি মেঁ পৰমেসুৱ দে ঵ৈলেঁ পৰতাইআ জাংদা হাঁ,
কিউঁ জে পৰমেসুৱ বুৰীআং গৱলাং নাল পৰতাইআ নৰ্হী জাংদা অতে না হী
উহ আপ কিসে নূঁ বুৰীআং গৱলাং নাল পৰতাও উঁচ পেঁদা হৈ। ১৫ দেৱ
কামনা গৱত্বতী হো কে পাপ নূঁ জনম দিংদী হৈ, অতে পাপ জড়ে বঁয় জাংদা
হৈ তাং উহ মেঁ নূঁ জনম দিংদা হৈ। ১৬ হে মেৰে পিআৱে ভৰাও, যোখা না খাচি।
১৭ কিউঁকি হৱ ইঁক চঁগা দান অতে হৱ ইঁক সঁপুৱন ঘৰদান উত্তাহাং তেঁ
হী হৈ অতে জেতাং দে পিতা ঵ৈলেঁ মিলদা হৈ, জিহ দে বিঁচ না তাং কৈৰী বদলাব
হৈ সকদা হৈ, অতে না অদল-বদল দে কাৰন পৰছাবাং পেঁদা হৈ। ১৮ উস
নে আপণী হী মৰজী নাল সানুঁ সচিআষ্টী দে বচন নাল জনম দিঁতা
তাং জে অসীঁ উহ দীআং রচনাং বিঁচে পহিলে ঢল জিৰে হোৰীষে।

মুণ্ঠনা অতে কৰন

১৯ হে মেৰে পিআৱে ভৰাও, ইহ গৱল তুম্হী জাণ লওঁ কি হৱেক মনুঁখ
মুণ্ঠন বিঁচ তেজ অতে বেলণ বিঁচ যীমা অতে ক্রোয় বিঁচ বী যীমা হোওঁ।
২০ কিউঁ জে মনুঁখ দা ক্রোয় পৰমেসুৱ দী যাৰমিকতা দা কৰ্ম নৰ্হী কৰদা।

21 ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੇ। 22 ਪਰ ਬਚਨ ਉਤੇ ਅਮਲ ਕਰਨ ਵਾਲੇ ਬਣੇ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੇ। 23 ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ਿਸ਼ੇ ਵਿੱਚ ਵੇਖਦਾ ਹੈ। 24 ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੜੇ ਜਿਹਾ ਸੀ। 25 ਪਰ ਜਿਹੜਾ ਇਨਸਾਨ ਅਜਾਦੀ ਦੀ ਸੰਪੂਰਨ ਬਿਵਸਥਾ ਉਤੇ ਗੁੱਗ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋ ਅਮਲ ਕਰਦਾ ਹੈ। 26 ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ। 27 ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ੍ਰੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।

2

ਪੱਖਪਾਤ ਦੇ ਵਿਰੁੱਧ ਚਿਤਾਵਨੀ

1 ਹੇ ਮੇਰੇ ਭਰਾਵੇ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ। 2 ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲੇ ਬਸਤਰ ਪਾ ਕੇ ਆਵੇ, । 3 ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਆ ਕੋ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੁੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ। 4 ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ? 5 ਹੇ ਮੇਰੇ ਪਿਆਰੇ ਭਰਾਵੇ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ? 6 ਪਰ ਤੁਸੀਂ ਉਸ ਗਰੀਬ

দা অপমান কীতা! ভলা, যনবান তুহাডে উই জুলম নহী করদে? অতে আপে তুহানু অদালতং বিঁচ খিঁচ কে নহী লৈ জাংডে? ৭ ভলা, যনবান উস উইতম নাম দী নিন্দিআ নহী করদে জিস তে তুসী জাণে জাংডে হো? ৮ পর জে তুসী উস স্থারী হুকম নু পুরা করদে হো জিবে পবিঁতর গ্ৰিব বিঁচ লিখিআ হৈ, কি তু আপণে গুআংছী নু আপণে জিহা পিআৰ কর, তাং তুসী ভলা করদে হো। ৯ পর জে তুসী পঁখপাত করদে হো তাং পাপ করদে হো অতে অপৱাপী বণ কে বিষ্঵স্থা তে দেসী ঠহিৰাএ জাংডে হো। ১০ জে কেষী সারী বিষ্঵স্থা দী পালনা করে পর ইঁক গৱল বিঁচ বুল জাণে তাং উহ সারীআং গৱল বিঁচ দেসী হোইআ। ১১ কিউকি জিস নে কিহা কি বিভচাৰ না কর, উস নে ইহ দী কিহা কি খুন না কর। মো জে তু বিভচাৰ না কীতা পর খুন কীতা তাং বিষ্঵স্থা দী উলঁঘণ্টা কৰন বালা হোইআ। ১২ তুসী উনু লেকাং দী তুৰু বচন বেলে অতে কৰ্ম দী করে, জিনুং দা নিআং অজ্ঞাদী দী বিষ্঵স্থা দে অনুসার হোণা হৈ। ১৩ কিউকি জিস নে দ্যা না কীতী উস দা নিআং বিনুং দ্যা তে কীতা জাদেগা। দ্যা নিআং দে উই জিঁত পাউদী হৈ।

বিস্তাস অতে অমল

১৪ হে মেৰে ভৰাবে, জে কেষী আখে কি মেনু বিস্তাস হৈ, পর উহ অমল না কৰদা হোবে তাং কী লাভ হোইআ? ভলা, ইহ বিস্তাস উস নু ঘচা সুকদা হৈ? ১৫ জে কেষী ভাষী জাং বৈণু বৈজন বসতৰ অতে রঁজবীঁ রেটী তে সুক্ষিআ হোবে। ১৬ অতে তুহাডে বিঁচে কেষী উনু নু আখে কি সাঁতো নাল জাৰ্চ। নিঁঘে অতে রঁতে পুঁজে রো পর জিহঁজীআং বসতাং সৰীৰ লএী জুৰুৰী হন উহ তুসী উনু নু না দিঁতীআং তাং কী লাভ হোইআ? ১৭ ইসে পুকাৰ বিস্তাস জে অমল সহিত না হোবে তাং আপণে আপ বিঁচ মৱিআ হোইআ হৈ। ১৮ পর জে কেষী কৰে কি তেৰে কেল বিস্তাস হৈ অতে মেৰে কেল অমল হন। তু আপণা বিস্তাস কৰ্মাং তে বিনুং মেনু বিখা অতে মেঁ আপণিআং কৰ্মাং নাল তৈনু আপণা বিস্তাস বিখাবাংগা। ১৯ তু বিস্তাস কৰদা হৈ কি পৰমেশুৰ ইঁক হী হৈ। ইহ তু চেঁগা কৰদা হৈ, বুতাং দী ইহ বিস্তাস কৰদীআং অতে কৰ্বদীআং হন। ২০ পর হে নিকৰ্মিআ মনঁখা, কী তু ইহ নহী জাণদা কি অমলাং তে বিস্তাস বিঅৱধ হৈ? ২১ কী সাড়া পিতা অবৰাহাম অমলাং নাল যৰমী নহী সী ঠহিৰাইআ গিআ জড়ে উস নে আপণে পুঁতৰ ইসহাক নু জগবেদী উই চক্র দিতা? ২২ তু বেখদা

ਹੈਂ ਕਿ ਵਿਸ਼ਵਾਸ ਉਹ ਦੇ ਕੰਮਾਂ ਦੇ ਕਾਰਨ ਗੁਣਕਾਰ ਹੋਇਆ ਅਤੇ ਕੰਮਾਂ ਤੋਂ ਵਿਸ਼ਵਾਸ ਸੰਪੂਰਨ ਹੋਇਆ। 23 ਅਤੇ ਪਵਿੱਤਰ ਗ੍ਰੰਥ ਦਾ ਇਹ ਬਚਨ ਪੂਰਾ ਹੋਇਆ ਕਿ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ ਅਤੇ ਉਹ ਪਰਮੇਸ਼ੁਰ ਦਾ ਮਿੱਤਰ ਅਖਵਾਇਆ। 24 ਤੁਸੀਂ ਵੇਖਦੇ ਹੋ ਕਿ ਮਨੁੱਖ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ। 25 ਕੀ ਉਸੇ ਹੀ ਤਰ੍ਹਾਂ ਰਹਾਬ ਵੇਸਵਾ ਵੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਭੇਤੀਆਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ? 26 ਜਿਸ ਤਰ੍ਹਾਂ ਸਰੀਰ ਆਤਮਾ ਤੋਂ ਬਿਨ੍ਹਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੁਰਦਾ ਹੈ।

3

ਜੀਭ ਦੇ ਵੱਸ ਵਿੱਚ ਕਰਨਾ

1 ਹੇ ਮੇਰੇ ਭਰਾਵੇ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਹੋਣ ਕਿਉਂ ਜੋ ਤੁਸੀਂ ਜਾਣਦੇ ਹੋ, ਕਿ ਅਸੀਂ ਜਿਹੜੇ ਉਪਦੇਸ਼ਕ ਹਾਂ ਜ਼ਿਆਦਾ ਸਜ਼ਾ ਪਾਵਾਂਗੇ। 2 ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ। 3 ਜਦੋਂ ਅਸੀਂ ਪੋੜਿਆਂ ਨੂੰ ਆਪਣੇ ਵੱਸ ਵਿੱਚ ਕਰਨ ਲਈ ਉਨ੍ਹਾਂ ਦਿਆਂ ਮੁੜ੍ਹਾਂ ਵਿੱਚ ਲਗਾਮਾਂ ਦਿੰਦੇ ਹਾਂ, ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ। 4 ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ਼ ਅਨੁਰੋਧੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਸੀ ਦਾ ਜੀ ਕਰੇ ਮੋੜੇ ਜਾਂਦੇ ਹਨ। 5 ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੰਗ ਨਾਲ ਬਲ ਉਠਦਾ ਹੈ! 6 ਜੀਭ ਵੀ ਇੱਕ ਅੰਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉਠਦੀ ਹੈ! 7 ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਡੀਆਂ, ਪਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ। 8 ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ। 9 ਉਸੇ ਨਾਲ ਅਸੀਂ ਪ੍ਰਭੂ ਅਤੇ ਪਿਤਾ

নূঁ মুবারক আখদে হাঁ অতে উসে নাল মন্থাঁ নূঁ সরাপ দিঁদে হাঁ জিহজ্জে পরমেস্তুর দে সরূপ উঁতে বণ্টাএ গাএ হন। 10 ইঁকে মুঁহ বিঁচে বঢ়িআষ্টী অতে সরাপ দেওঁ নিঁকলদে হন হে মেরে ভরাষ্টে, ইহ গালাং ইস তরুঁ নোঁ হোটীআঁ চাহীদীআঁ! 11 ভলা, ইঁকে সেতে দে মুঁহ বিঁচে মিঁঠা অতে খারা পাণী নিঁকল সকদা হৈ? 12 হে মেরে ভরাষ্টে, কী ইহ হে সকদা হৈ কি হেজ্জীর দে বুটে নূঁ জ্ঞেতুন দা ফল জাঁ অংগুরী ঘেল নূঁ হেজ্জীর লঁগ সকদে হন? উসে তরুঁ খারে পাণী বিঁচে দী মিঁঠা পাণী নোঁ নিঁকল সকদা।

সদরগী বুঁঁয়ী

13 তুহাডে বিঁচ বুঁঁয়বান অতে সমজদার কেঁণ হৈ? জো অজিহা হোবে উহ আপণে কৰ্মাং নূঁ চৰ্গো চাল-চলণ তেঁ উস নোমাষ্টী নাল দিখাবে জো বুঁয় নাল পৈদা হুঁদী হৈ। 14 পর জে তুসী আপণে মন বিঁচ খার অতে দিবোয় করদে হো তাঁ সচিআষ্টী দে দিবুঁয় ঘৰ্মড না করে, অতে না শুঠ বোলে। 15 ইহ তাঁ উহ বুঁয় নোঁ জিহজ্জী উঁপরে উঁতুরদী হৈ সুরেঁ সেমারী, সুরীক অতে স্নেতানী হৈ। 16 কিউঁকি জিঁখে দীরখা অতে দিবোয় হুঁদা হৈ উঁখে ঘমসাণ অতে হুঁ পুকার দা বুৰা কৰ্ম দী হুঁদা হৈ। 17 পর জিহজ্জী বুঁয় উঁপরেঁ আউঁদী হৈ উহ পহিলাং তাঁ পণ্ডিতু হুঁদী হৈ, দিব মিলণমার, কোমল, হন তেঁ রহিত, দেজা অতে চেরিআঁ ফলাং নাল ভৱপুর, পঁখপাত তেঁ রহিত অতে নিষ্পকপট হুঁদী হৈ। 18 মেল-মিলাপ করবাউণ বালিআঁ দুআরা যারমিকতা দা ফল সাংতী নাল বীজিআ জাংদা হৈ।

4

পরমেস্তুর দে নেক্ষে জাও

1 তুহাডে বিঁচ লজ্জাষ্টীআঁ অতে ঝগড়ে কিঁচে আ গাএ? কী উনুঁ তেৱে বিলাসাং তেঁ নোঁ জিহজ্জে তুহাড়ীআঁ দিঁদৰীআঁ বিঁচ যুঁয় করদে হন? 2 তুসী লৈভ করদে হো অতে পঁলে কুশ নোঁ পেঁদা। তুসী হেঁতিআ অতে দীরখা করদে হো অতে কুশ পুাপ নোঁ কর সকদে। তুসী ঝগজ্জা অতে লজ্জাষ্টী করদে হো। তুহানূঁ ইস লষ্টী নোঁ মিলদা, জো মঁগদে নোঁ। 3 তুসী মঁগদে হো পর মিলদা নোঁ কিউঁ জো বুৰী নীত নাল মঁগদে হো তাঁ জো আপণিআঁ তেৱে বিলাসাং বিঁচ উঁড়া দিও। 4 হে হুৰমকাৰে, কী তুসী নোঁ জাণদে কি

ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ। ⁵ ਕੀ ਤੁਸੀਂ ਇਹ ਸਮਝਦੇ ਹੋ, ਜੋ ਪਵਿੱਤਰ-ਸ਼ਾਸਤਰ ਵਿਅਰਥ ਕਹਿੰਦਾ ਹੈ? ਕਿ ਜਿਸ ਆਤਮਾ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਕੀ ਉਹ ਅਜਿਹੀ ਲਾਲਸਾ ਕਰਦਾ ਹੈ, ਜਿਸ ਦਾ ਫਲ ਈਰਖਾ ਹੋਵੇ? ⁶ ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉਤੇ ਕਿਰਪਾ ਕਰਦਾ ਹੈ। ⁷ ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ। ⁸ ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ। ⁹ ਦੁੱਖੀ ਹੋਵੋ, ਸੋਗ ਕਰੋ ਅਤੇ ਰੋਵੋ। ਤੁਹਾਡਾ ਹਾਸਾ ਸੋਗ ਵਿੱਚ ਅਤੇ ਤੁਹਾਡਾ ਅਨੰਦ ਉਦਾਸੀ ਵਿੱਚ ਬਦਲ ਜਾਵੇ। ¹⁰ ਪ੍ਰਭੂ ਦੇ ਸਾਹਮਣੇ ਨੀਵੋਂ ਬਣੋ ਤਾਂ ਉਹ ਤੁਹਾਨੂੰ ਉੱਚਾ ਕਰੇਗਾ।

ਭਰਾਵਾਂ ਉਤੇ ਦੋਸ਼ ਲਾਉਣਾ

¹¹ ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਨਾ ਬੋਲੋ, ਜੋ ਕੋਈ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈ ਜਾਂ ਆਪਣੇ ਭਰਾ ਉਤੇ ਦੋਸ਼ ਲਾਉਂਦਾ ਹੈ ਸੋ ਪਰਮੇਸ਼ੁਰ ਦੀ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਪਰਮੇਸ਼ੁਰ ਦੀ ਬਿਵਸਥਾ ਉਤੇ ਦੋਸ਼ ਲਾਉਂਦਾ ਹੈ। ਪਰ ਜੇ ਤੂੰ ਬਿਵਸਥਾ ਉਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਬਿਵਸਥਾ ਉਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ। ¹² ਬਿਵਸਥਾ ਦੇਣ ਵਾਲਾ ਅਤੇ ਨਿਆਈ ਤਾਂ ਇੱਕੀ ਹੀ ਹੈ ਜਿਸ ਕੋਲ ਨਾਸ ਕਰਨ ਅਤੇ ਬਚਾਉਣ ਦਾ ਅਧਿਕਾਰ ਹੈ। ਪਰ ਤੂੰ ਆਪਣੇ ਗੁਆਂਢੀ ਉਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ?।

ਘੰਟੇ ਦੇ ਵਿਰੁੱਧ ਚਿਤਾਵਨੀ

¹³ ਤੁਸੀਂ ਜੋ ਇਹ ਕਹਿੰਦੇ ਹੋ ਕਿ ਅਸੀਂ ਅੱਜ ਜਾਂ ਕੱਲ ਅਸੀਂ ਕਿਸੇ ਹੋਰ ਨਗਰ ਨੂੰ ਜਾਂਵਾਂਗੇ ਅਤੇ ਉਥੋਂ ਇੱਕ ਸਾਲ ਬਿਚਾਵਾਂਗੇ ਅਤੇ ਵਪਾਰ ਕਰਕੇ ਕੁਝ ਲਾਭ ਕਮਾਵਾਂਗੇ। ¹⁴ ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਕੱਲ ਕੀ ਹੋਵੇਗਾ! ਤੁਹਾਡਾ ਜੀਵਨ ਹੈ ਹੀ ਕੀ? ਕਿਉਂ ਜੋ ਤੁਸੀਂ ਤਾਂ ਭਾਵ ਹੀ ਹੋ ਜਿਹੜੀ ਬੋੜਾ ਜਿਹਾ ਚਿਰ ਦਿੱਸਦੀ ਹੈ, ਫਿਰ ਅਲੋਪ ਹੋ ਜਾਂਦੀ ਹੈ। ¹⁵ ਸਗੋਂ ਤੁਹਾਨੂੰ ਇਹ ਆਖਣਾ ਚਾਹੀਦਾ ਸੀ ਪ੍ਰਭੂ ਚਾਹੇ ਤਾਂ ਅਸੀਂ ਜਿਉਂਦੇ ਰਹਾਂਗੇ ਅਤੇ ਇਹ ਜਾਂ ਉਹ ਕੰਮ ਕਰਾਂਗੇ। ¹⁶ ਪਰ ਹੁਣ ਤੁਸੀਂ ਆਪਣੀਆਂ ਗੱਪਾਂ ਉਤੇ ਘੰਟੇ ਕਰਦੇ ਹੋ। ਇਹੋ ਜਿਹਾ ਘੰਟੇ ਸਾਰਾ

ਹੀ ਬੁਰਾ ਹੁੰਦਾ ਹੈ। 17 ਇਸ ਲਈ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ।

5

ਧਨਵਾਨਾਂ ਨੂੰ ਚਿਤਾਵਨੀ

1 ਹੇ ਧਨਵਾਨੇ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ! 2 ਤੁਹਾਡਾ ਧਨ ਗਲ ਗਿਆ ਅਤੇ ਤੁਹਾਡੇ ਬਸਤਰਾਂ ਨੂੰ ਕੀਝੇ ਖਾ ਗਏ। 3 ਤੁਹਾਡੇ ਸੈਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੰਗਾਲ ਤੁਹਾਡੇ ਉਤੇ ਗਵਾਹੀ ਦੇਵੇਰਾ ਅਤੇ ਅੱਗ ਵਾਂਗੂੰ ਤੁਹਾਡਾ ਮਾਸ ਖਾ ਜਾਵੇਗਾ। ਤੁਸੀਂ ਅੰਤ ਦੇ ਦਿਨਾਂ ਵਿੱਚ ਧਨ ਜੋੜਿਆ ਹੈ। 4 ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਚੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੰਬ ਰੱਖੀ ਹੈ ਫਰਿਆਦ ਕਰਦੀ ਹੈ ਅਤੇ ਵਾਡਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ! 5 ਤੁਸੀਂ ਧਰਤੀ ਉਤੇ ਮੌਜ਼ਾਂ ਮਾਣੀਆਂ ਅਤੇ ਬੜਾ ਹੀ ਸੁੱਖ ਭੋਗਿਆ। ਤੁਸੀਂ ਨਾਸ ਦੇ ਦਿਨ ਲਈ ਆਪਣੇ ਹਿਰਦਿਆਂ ਨੂੰ ਪਾਲਿਆ ਹੈ! 6 ਤੁਸੀਂ ਧਰਮੀ ਨੂੰ ਦੋਸ਼ੀ ਠਹਿਰਾ ਕੇ, ਉਸ ਨੂੰ ਮਾਰ ਦਿੱਤਾ ਉਹ ਤੁਹਾਡਾ ਸਾਹਮਣਾ ਨਹੀਂ ਕਰਦਾ।

ਦੁੱਖ ਵਿੱਚ ਧੀਰਜ

7 ਸੋ ਹੇ ਭਰਾਵੇ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ। 8 ਤੁਸੀਂ ਵੀ ਧੀਰਜ ਕਰੋ। ਆਪਣਿਆਂ ਮਨਾਂ ਨੂੰ ਤਕਤਿਆਂ ਰੱਖੋ ਕਿਉਂ ਜੋ ਪ੍ਰਭੂ ਦਾ ਆਉਣਾ ਨੇੜੇ ਹੀ ਹੈ। 9 ਹੇ ਭਰਾਵੇ, ਇੱਕ ਦੂਜੇ ਦੇ ਵਿਰੁੱਧ ਬੁੜ-ਬੁੜ ਨਾ ਕਰੋ ਕਿ ਤੁਸੀਂ ਦੋਸ਼ੀ ਨਾ ਠਹਿਰਾਏ ਜਾਓ। ਵੇਖੋ, ਨਿਆਈਂ ਬੂਹੇ ਉਤੇ ਖੜ੍ਹਾ ਹੈ! 10 ਹੇ ਮੇਰੇ ਭਰਾਵੇ, ਜਿਹੜੇ ਨਵੀਂ ਪ੍ਰਭੂ ਦਾ ਨਾਮ ਲੈ ਕੇ ਥੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ। 11 ਅਸੀਂ ਉਨ੍ਹਾਂ ਨੂੰ ਧੰਨ ਆਖਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ। ਤੁਸੀਂ ਅਯੁਵ ਦਾ ਸਬਰ ਤਾਂ ਸੁਣਿਆ ਹੀ ਹੈ ਅਤੇ ਪ੍ਰਭੂ ਦੇ ਵਲੋਂ ਉਸਦਾ ਫਲ ਵੀ ਜਾਣਦੇ ਹੋ ਕਿ ਪ੍ਰਭੂ ਵੱਡਾ ਦਰਦੀ ਅਤੇ ਦਿਆਲੂ ਹੈ। 12 ਹੇ ਮੇਰੇ ਭਰਾਵੇ, ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਸਹੁੰ ਨਾ ਖਾਣੀ, ਨਾ ਸਵਰਗ ਦੀ, ਨਾ ਧਰਤੀ

ਦੀ, ਨਾ ਕਿਸੇ ਹੋਰ ਦੀ ਪਰ ਤੁਹਾਡੀ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਤਾਂ ਕਿ ਤੁਸੀਂ ਸਜ਼ਾ ਹੇਠਾਂ ਨਾ ਆ ਜਾਓ।

ਪ੍ਰਾਰਥਨਾ ਦੀ ਸ਼ਕਤੀ

13 ਜੇ ਤੁਹਾਡੇ ਵਿੱਚ ਕੋਈ ਦੁੱਖੀ ਹੈ? ਤਾਂ ਉਹ ਪ੍ਰਾਰਥਨਾ ਕਰੋ। ਜੇ ਕੋਈ ਅਨੰਦ ਹੈ? ਤਾਂ ਉਹ ਭਜ਼ਨ ਗਾਵੇ। **14** ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ **15** ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ। **16** ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੇ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ। **17** ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋ ਪ੍ਰਾਰਥਨਾ ਕੀਤੀ ਜੋ ਮੰਹਿੰ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੰਹਿੰ ਨਾ ਪਿਆ। **18** ਅਤੇ ਉਸ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਮੰਹਿੰ ਬਰਸਾਇਆ ਅਤੇ ਧਰਤੀ ਨੇ ਆਪਣੇ ਛਲ ਉਗਾਏ।

19 ਹੋ ਮੇਰੇ ਭਰਾਵੇ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੌਜ਼ ਲਿਆਵੇ। **20** ਤਾਂ ਉਹ ਜਾਣ ਲਵੇ ਕਿ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੌਜ਼ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ।

**ਇੰਡੀਅਨ ਰਿਵਾਇਜ਼ਡ ਵਰਜਨ (IRV) - ਪੰਜਾਬੀ
The Indian Revised Version Holy Bible in the Eastern
Punjabi language of India (BCS 2017)**

copyright © 2017 Bridge Connectivity Solutions

Language: ਪੰਜਾਬੀ (Panjabi, Eastern)

Contributor: Bridge Connectivity Solutions Pvt. Ltd.

Status of the project:

Stage 1 - Initial Drafting by Mother Tongue Translators – Completed

Stage 2 - Community Checking by Church -- Completed

Stage 3 - Local Consultant (Theologian/Linguist) Checking -- Completed

Stage 4 - Church Network Leaders Checking -- Completed

Stage 5 - Further Quality Checking -- In Progress

This translation is made available to you under the terms of the Creative Commons Attribution Share-Alike license 4.0.

You have permission to share and redistribute this Bible translation in any format and to make reasonable revisions and adaptations of this translation, provided that:

You include the above copyright and source information.

If you make any changes to the text, you must indicate that you did so in a way that makes it clear that the original licensor is not necessarily endorsing your changes.

If you redistribute this text, you must distribute your contributions under the same license as the original.

Pictures included with Scriptures and other documents on this site are licensed just for use with those Scriptures and documents. For other uses, please contact the respective copyright owners.

Note that in addition to the rules above, revising and adapting God's Word involves a great responsibility to be true to God's Word. See Revelation 22:18-19.

2020-02-11

PDF generated using Haiola and XeLaTeX on 11 Nov 2022 from source files
dated 29 Jan 2022

cd7c015e-4054-5fc3-99ad-dacf629d4ee1